

ਰਾਗ ਸੂਹੀ ਛੰਤ ਮਹਲਾ ੫ ਘਰੁ ੧

Raag Soohi, Chhant, Fifth Mehl, First House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥

Listen, madman: gazing upon the world, why have you gone crazy?

ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥

Listen, madman: you have been trapped by false love, which is transitory, like the fading color of the safflower.

ਕੂੜੀ ਡੇਖਿ ਭੁਲੇ ਅਢੁ ਲਹੈ ਨ ਮੁਲੇ ਗੋਵਿੰਦ ਨਾਮੁ ਮਜੀਠਾ ॥

Gazing upon the false world, you are fooled. It is not worth even half a shell. Only the Name of the Lord of the Universe is permanent.

ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥

You shall take on the deep and lasting red color of the poppy, contemplating the sweet Word of the Guru's Shabad.

ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥

You remain intoxicated with false emotional attachment; you are attached to falsehood.

ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥੧॥

Nanak, meek and humble, seeks the Sanctuary of the Lord, the treasure of mercy. He preserves the honor of His devotees. ||1||

ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥

Listen, madman: serve your Lord, the Master of the breath of life.

ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ ॥

Listen, madman: whoever comes, shall go.

ਨਿਹਚਲੁ ਹਭ ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥

Listen, O wandering stranger: that which you believe to be permanent, shall all pass away; so remain in the Saints' Congregation.

ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ ਗਹਿ ਰਹੀਐ ॥

Listen, renunciate: by your good destiny, obtain the Lord, and remain attached to God's Feet.

ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥

Dedicate and surrender this mind to the Lord, and have no doubts; as Gurmukh, renounce your great pride.

ਨਾਨਕ ਦੀਨ ਭਗਤ ਭਵ ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥੨॥

O Nanak, the Lord carries the meek and humble devotees across the terrifying world-ocean. What Glorious Virtues of Your should I chant and recite? ||2||

ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥

Listen, madman: why do you harbor false pride?

ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥

Listen, madman: all your egotism and pride shall be overcome.

ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥

What you think is permanent, shall all pass away. Pride is false, so become the slave of God's Saints.

ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥

Remain dead while still alive, and you shall cross over the terrifying world-ocean, if it is your pre-ordained destiny.

ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥

One whom the Lord causes to meditate intuitively, serves the Guru, and drinks in the Ambrosial Nectar.

ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥੩॥

Nanak seeks the Sanctuary of the Lord's Door; I am a sacrifice, a sacrifice, a sacrifice, forever a sacrifice to Him. ||3||

ਸੁਣਿ ਬਾਵਰੇ ਮਤੁ ਜਾਣਹਿ ਪ੍ਰਭੂ ਮੈ ਪਾਇਆ ॥

Listen, madman: do not think that you have found God.

ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੂ ਧਿਆਇਆ ॥

Listen, madman: be the dust under the feet of those who meditate on God.

ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥

Those who meditate on God find peace. By great good fortune, the Blessed Vision of their Darshan is obtained.

ਬੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥

Be humble, and be forever a sacrifice, and your self-conceit shall be totally eradicated.

ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥

One who has found God is pure, with blessed destiny. I would sell myself to him.

ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥੪॥੧॥

Nanak, the meek and humble, seeks the Sanctuary of the Lord, the ocean of peace. Make him Your own, and preserve his honor. ||4||1||